

ਸਾਰਗ ਮਹਲਾ ੫ ॥

Saarang, Fifth Mehl:

ਅਪੁਨੇ ਗੁਰ ਪੂਰੇ ਬਲਿਹਾਰੈ ॥

I am a sacrifice to my Perfect Guru.

ਪ੍ਰਗਟ ਪ੍ਰਤਾਪੁ ਕੀਓ ਨਾਮ ਕੇ ਰਾਖੇ ਰਾਖਨਹਾਰੈ ॥੧॥ ਰਹਾਉ ॥

My Savior Lord has saved me; He has revealed the Glory of His Name.

||1||Pause||

ਨਿਰਭਉ ਕੀਏ ਸੇਵਕ ਦਾਸ ਅਪਨੇ ਸਗਲੇ ਦੁਖ ਬਿਦਾਰੈ ॥

He makes His servants and slaves fearless, and takes away all their pain.

ਆਨ ਉਪਾਵ ਤਿਆਗਿ ਜਨ ਸਗਲੇ ਚਰਨ ਕਮਲ ਰਿਦ ਧਾਰੈ ॥੧॥

So renounce all other efforts, and enshrine the Lord's Lotus Feet within your mind. ||1||

ਪ੍ਰਾਨ ਅਧਾਰ ਮੀਤ ਸਾਜਨ ਪ੍ਰਭ ਏਕੈ ਏਕੰਕਾਰੈ ॥

God is the Support of the breath of life, my Best Friend and Companion, the One and Only Creator of the Universe.

ਸਭ ਤੇ ਉਚ ਠਾਕੁਰੁ ਨਾਨਕ ਕਾ ਬਾਰ ਬਾਰ ਨਮਸਕਾਰੈ ॥੨॥੪੯॥੭੨॥

Nanak's Lord and Master is the Highest of all; again and again, I humbly bow to Him. ||2||49||72||